

Visit of the Prime Minister of Denmark to India (October 9-11, 2021)

October 12, 2021

ਡੈਨਮਾਰਕ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਦੀ ਫੇਰੀ (9-11 ਅਕਤੂਬਰ, 2021)

12 ਅਕਤੂਬਰ, 2021

1. ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਮੈਟੇ ਫ੍ਰੈਡਰਿਕਸਨ ਨੇ 9-11 ਅਕਤੂਬਰ, 2021 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ। COVID-19 ਮਹਾਂਮਾਰੀ ਤੋਂ ਬਾਅਦ ਕਿਸੇ ਸਰਕਾਰ ਦੇ ਮੁਖੀਆ ਵੱਲੋਂ ਇਹ ਭਾਰਤ ਦੀ ਪਹਿਲੀ ਫੇਰੀ ਸੀ।
2. ਪ੍ਰਧਾਨ ਮੰਤਰੀ ਫ੍ਰੈਡਰਿਕਸਨ ਨਾਲ ਉੱਚ ਪੱਧਰੀ ਅਧਿਕਾਰੀਆਂ ਅਤੇ ਕਾਰੋਬਾਰੀਆਂ ਦਾ ਵਫਦ ਵੀ ਸੀ। ਆਪਣੇ ਦੁਵੱਲੇ ਵਟਾਂਦਰੇ ਦੌਰਾਨ ਪ੍ਰਧਾਨ ਮੰਤਰੀ ਫ੍ਰੈਡਰਿਕਸਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਫ੍ਰੈਡਰਿਕਸਨ ਨਾਲ ਮੁਲਾਕਾਤ ਕੀਤੀ।
3. ਦੋਹਾਂ ਪ੍ਰਧਾਨ ਮੰਤਰੀਆਂ ਦਰਮਿਆਨ ਦੁਵੱਲੀ ਗੱਲਬਾਤ ਨਿੱਘੇ ਅਤੇ ਦੋਸਤਾਨਾ ਮਾਹੌਲ ਵਿੱਚ ਹੋਈ, ਜੋ ਦੋਵਾਂ ਦੇਸ਼ਾਂ ਦੀ ਨੇੜਲੀ ਸਾਂਝੇਦਾਰੀ ਦਰਸਾਉਂਦੀ ਹੈ। ਦੋਵਾਂ ਧਿਰਾਂ ਨੇ ਗ੍ਰੀਨ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ, ਜੋ ਸਤੰਬਰ 2020 ਵਿੱਚ ਹੋਏ ਵਰਚੁਅਲ ਸਮੇਲਨ ਦੌਰਾਨ ਸਥਾਪਤ ਕੀਤੀ ਗਈ ਸੀ।
4. ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਨੇ ਖੇਤੀਬਾੜੀ ਤਕਨਾਲੋਜੀ ਨਾਲ ਜੁੜੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਦਾ ਫੈਸਲਾ ਕੀਤਾ, ਜਿਨ੍ਹਾਂ ਵਿੱਚ ਭੋਜਨ ਸੁਰੱਖਿਆ, ਕੋਲਡ ਚੇਨ, ਫੂਡ ਪ੍ਰੋਸੈਸਿੰਗ, ਖਾਦਾਂ, ਮੱਛੀ ਪਾਲਣ, ਜਲ-ਪਾਲਣ ਆਦਿ ਸ਼ਾਮਲ ਹਨ। ਸਹਿਯੋਗ ਦੇ ਨਵੇਂ ਖੇਤਰਾਂ ਜਿਵੇਂ ਸਮਾਰਟ ਪਾਣੀ ਸੰਸਾਧਨ ਮੈਨੇਜਮੈਂਟ, ਵੇਸਟ ਟੂ ਬੈਸਟ- ਕੂੜੇ ਕਚਰੇ ਤੋਂ ਵਧੀਆ ਵਸਤਾਂ ਦਾ ਨਿਰਮਾਣ ਅਤੇ ਕੁਸ਼ਲ ਸਪਲਾਈ ਲੜੀ ਪ੍ਰਬੰਧਨ ਦੀ ਵੀ ਪਛਾਣ ਕੀਤੀ ਗਈ। ਦੋਵਾਂ ਧਿਰਾਂ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਸਹਿਯੋਗ ਦਾ ਸਵਾਗਤ ਕੀਤਾ।
5. ਦੋਵਾਂ ਆਗੂਆਂ ਨੇ ਹਵਾ ਅਤੇ ਸੂਰਜੀ, ਪਾਣੀ, ਸਮੁੰਦਰੀ ਜਹਾਜ਼ਾਂ ਅਤੇ ਬੰਦਰਗਾਹਾਂ, ਬੁਨਿਆਦੀ ਢਾਂਚੇ ਅਤੇ ਚੱਕਰੀ ਅਰਥ ਵਿਵਸਥਾ ਸਮੇਤ ਨਵਿਆਉਣਯੋਗ ਊਰਜਾ ਵਰਗੇ ਖੇਤਰਾਂ ਵਿੱਚ ਹਰੀ ਤਕਨਾਲੋਜੀ ਅਤੇ ਟਿਕਾਊ ਸਮਾਧਾਨਾਂ ਵਿੱਚ ਚੱਲ ਰਹੀ ਸਾਂਝੇਦਾਰੀ ਦੀ ਸ਼ਲਾਘਾ ਕੀਤੀ। ਭਾਰਤ ਵਿੱਚ ਮੌਜੂਦ 200 ਤੋਂ ਵੱਧ ਡੈਨਿਸ਼ ਕੰਪਨੀਆਂ ਭਾਰਤ ਦੇ ਮੁੱਖ ਰਾਸ਼ਟਰੀ ਮਿਸ਼ਨਾਂ ਜਿਵੇਂ ਮੇਕ ਇਨ ਇੰਡੀਆ, ਜਲ ਜੀਵਨ ਮਿਸ਼ਨ, ਡਿਜੀਟਲ

ਇੰਡੀਆ, ਸਕਿੱਲ ਇੰਡੀਆ, ਨਮਾਮੇ ਗੰਗੇ ਆਦਿ ਨੂੰ ਅੱਗੇ ਲਿਜਾਣ ਵਿੱਚ ਸਰਗਰਮ ਹਨ। ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਹੋਰ ਭਾਰਤੀ ਕੰਪਨੀਆਂ ਨੂੰ ਡੈਨਮਾਰਕ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

6. ਦੋਵਾਂ ਪ੍ਰਧਾਨ ਮੰਤਰੀਆਂ ਨੇ ਮਹਾਂਮਾਰੀ ਤੋਂ ਬਾਅਦ ਦੀ ਆਲਮੀ ਆਰਥਿਕ ਬਹਾਲੀ, ਹਿੰਦ-ਪ੍ਰਸ਼ਾਂਤ ਅਤੇ ਅਫਗਾਨਿਸਤਾਨ ਦੇ ਹਾਲਾਤ ਸਮੇਤ ਖੇਤਰੀ ਅਤੇ ਆਲਮੀ ਘਟਨਾਵਾਂ ਬਾਰੇ ਵੀ ਚਰਚਾ ਕੀਤੀ। ਦੋਹਾਂ ਆਗੂਆਂ ਨੇ ਭਾਰਤ-ਯੂਰਪੀਅਨ FTA ਵਾਰਤਾ ਨੂੰ ਮੁੜ ਤੋਂ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਉਮੀਦ ਕੀਤੀ ਕਿ ਇਹ ਵਾਰਤਾ ਛੇਤੀ ਹੀ ਪੂਰੀ ਹੋ ਜਾਵੇਗੀ।

7. ਇਸ ਦੌਰੇ ਦੌਰਾਨ ਰਵਾਇਤੀ ਗਿਆਨ, ਹਨਰ ਵਿਕਾਸ, ਭੂਮੀ ਜਲ ਸਰੋਤਾਂ ਦੀ ਮੈਪਿੰਗ ਅਤੇ ਕੂਲੈਟ ਟੈਕਨਾਲੋਜੀ ਦੇ ਖੇਤਰਾਂ ਵਿੱਚ ਚਾਰ ਸਰਕਾਰ ਪੱਧਰ ਦੇ MoUs ਅਤੇ ਸਮਝੌਤਿਆਂ ਦਾ ਵਟਾਂਦਰਾ ਕੀਤਾ ਗਿਆ। ਇਨ੍ਹਾਂ ਤੋਂ ਛੁੱਟ ਇਸ ਦੌਰੇ ਦੌਰਾਨ ਤਿੰਨ ਵਪਾਰਕ ਸਮਝੌਤੇ ਵੀ ਹੋਏ।

8. ਪ੍ਰਧਾਨ ਮੰਤਰੀ ਫ੍ਰੈਡਰਿਕਸਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ 2022 ਵਿੱਚ ਹੋਣ ਵਾਲੇ ਦੂਜੇ ਭਾਰਤ-ਨੋਰਡਿਕ ਸਮੇਲਨ ਲਈ ਕੋਪੇਨਹੇਗਨ ਆਉਣ ਦਾ ਸੱਦਾ ਦਿੱਤਾ। ਮਾਨਯੋਗ ਰਾਸ਼ਟਰਪਤੀ ਨੇ ਡੈਨਮਾਰਕ ਦੀ ਮਹਾਰਾਣੀ ਮਾਰਗਰੇਥੇ II ਨੂੰ ਅਗਲੇ ਸਾਲ ਭਾਰਤ ਆਉਣ ਦਾ ਸੱਦਾ ਦਿੱਤਾ।

9. ਆਪਣੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਫ੍ਰੈਡਰਿਕਸਨ ਨੇ ਆਗਰਾ ਅਤੇ ਗਰਵੀ ਗੁਜਰਾਤ ਭਵਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਝਲਕ ਪ੍ਰਾਪਤ ਕੀਤੀ। ਉਨ੍ਹਾਂ ਨੇ ਆਬਜ਼ਰਵਰ ਰਿਸਰਚ ਫਾਊਂਡੇਸ਼ਨ ਦੁਆਰਾ ਗ੍ਰੀਨ ਰਣਨੀਤਕ ਸਾਂਝੇਦਾਰੀ ਅਤੇ ਮਾਸੂਮੀ ਬਦਲਾਅ ਨਾਲ ਨਜਿੱਠਣ ਲਈ ਨੇੜਲੇ ਸਹਿਯੋਗ ਦੀ ਮਹੱਤਤਾ ਬਾਰੇ ਕਰਾਏ ਗਏ ਸਮਾਗਮ ਵਿੱਚ ਵਿਸ਼ੇਸ਼ ਭਾਸ਼ਣ ਦਿੱਤਾ।

10. ਉਨ੍ਹਾਂ ਨੇ ਨਵੀਂ ਦਿੱਲੀ ਦੇ ਕੇਂਦਰੀ ਵਿਦਿਆਲਿਆਂ ਵਿੱਚ ਵਿਦਿਆਰਥਣਾਂ ਨਾਲ ਗੱਲਬਾਤ ਵੀ ਕੀਤੀ, ਜਿੱਥੇ ਉਨ੍ਹਾਂ ਨੇ ਅਟਲ ਇਨੋਵੇਸ਼ਨ ਲੈਬ ਦੇਖੀ।

ਨਵੀਂ ਦਿੱਲੀ

12 ਅਕਤੂਬਰ, 2021

DISCLAIMER: This is an approximate translation. The original is available in English on MEA's website and may be referred to as the official press release.